

ਧਨਾਸਰੀ ਮਹਲਾ ੫ ॥

Dhanaasaree, Fifth Mehl:

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

I am meek and poor; the Name of God is my only Support.

ਖਾਟਣ ਕਉ ਹਰਿ ਹਰਿ ਰੋਜਗਾਰੁ ॥

The Name of the Lord, Har, Har, is my occupation and earnings.

ਸੰਚਣ ਕਉ ਹਰਿ ਏਕੋ ਨਾਮੁ ॥

I gather only the Lord's Name.

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

It is useful in both this world and the next. ||1||

ਨਾਮਿ ਰਤੇ ਪ੍ਰਭੁ ਰੰਗਿ ਅਪਾਰ ॥

Imbued with the Love of the Lord God's Infinite Name,

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

the Holy Saints sing the Glorious Praises of the One Lord, the Formless Lord.  
||Pause||

ਸਾਧ ਕੀ ਸੋਭਾ ਅਤਿ ਮਸਕੀਨੀ ॥

The Glory of the Holy Saints comes from their total humility.

ਸੰਤ ਵਡਾਈ ਹਰਿ ਜਸੁ ਚੀਨੀ ॥

The Saints realize that their greatness rests in the Praises of the Lord.

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

Meditating on the Lord of the Universe, the Saints are in bliss.

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

The Saints find peace, and their anxieties are dispelled. ||2||

ਜਹ ਸਾਧ ਸੰਤਨ ਹੋਵਹਿ ਇਕਤ੍ਰੁ ॥

Wherever the Holy Saints gather,

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

there they sing the Praises of the Lord, in music and poetry.

ਸਾਧ ਸਭਾ ਮਹਿ ਅਨਦ ਬਿਸੁਮ ॥

In the Society of the Saints, there is bliss and peace.

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

They alone obtain this Society, upon whose foreheads such destiny is written.  
||3||

ਦੁਇ ਕਰ ਜੋੜਿ ਕਰੀ ਅਰਦਾਸਿ ॥

With my palms pressed together, I offer my prayer.

ਚਰਨ ਪਖਾਰਿ ਕਹਾਂ ਗੁਣਤਾਸ ॥

I wash their feet, and chant the Praises of the Lord, the treasure of virtue.

ਪ੍ਰਭ ਦਇਆਲ ਕਿਰਪਾਲ ਹਜੂਰਿ ॥

O God, merciful and compassionate, let me remain in Your Presence.

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

Nanak lives, in the dust of the Saints. ||4||2||23||